

ਦੇਵਗੰਧਾਰੀ ॥

Dayv-Gandhaaree:

ਮੇਰੇ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥

Tell me - on what path will I find my Beauteous Lord?

ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥

O Saints of the Lord, show me the Way, and I shall follow. ||1||Pause||

ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥

I cherish in my heart the Words of my Beloved; this is the best way.

ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥

The bride may be hunch-backed and short, but if she is loved by her Lord Master, she becomes beautiful, and she melts in the Lord's embrace. ||1||

ਏਕੋ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥

There is only the One Beloved - we are all soul-brides of our Husband Lord. She who is pleasing to her Husband Lord is good.

ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥੨॥੨॥

What can poor, helpless Nanak do? As it pleases the Lord, so does he walk. ||2||2||